

ਬਿਲਾਵਲੁ ਮਹਲਾ ੫ ॥
Bilaaval, Fifth Mehl:

ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥
Dwelling in the Saadh Sangat, the Company of the Holy, all sins are erased.

ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥
One who is attuned to the Love of God, is not cast into the womb of
reincarnation. ||1||

ਨਾਮੁ ਕਹਤ ਗੋਵਿੰਦ ਕਾ ਸੁਚੀ ਭਈ ਰਸਨਾ ॥
Chanting the Name of the Lord of the Universe, the tongue becomes holy.

ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥
The mind and body become immaculate and pure, chanting the Chant of the
Guru. ||1||Pause||

ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥
Tasting the subtle essence of the Lord, one is satisfied; receiving this essence,
the mind becomes happy.

ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥
The intellect is brightened and illuminated; turning away from the world, the
heart-lotus blossoms forth. ||2||

ਸੀਤਲ ਸਾਂਤਿ ਸੰਤੋਖੁ ਹੋਇ ਸਭ ਬੁਝੀ ਤ੍ਰਿਸਨਾ ॥
He is cooled and soothed, peaceful and content; all his thirst is quenched.

ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥
The mind's wandering in the ten directions is stopped, and one dwells in the
immaculate place. ||3||

ਰਾਖਨਹਾਰੈ ਰਾਖਿਆ ਭਏ ਕ੍ਰਮ ਭਸਨਾ ॥
The Savior Lord saves him, and his doubts are burnt to ashes.

ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥
Nanak is blessed with the treasure of the Naam, the Name of the Lord. He
finds peace, gazing upon the Blessed Vision of the Saints' Darshan.
||4||13||43||